

03/25/07

Translation courtesy of:



<http://www.sikhitothemax.com>

---

This Shabad is by Guru Arjan Dev Ji in Raag Aasaa on Pannaa 382

ਆਸਾ ਮਹਲਾ ੫ ॥

**aasaa** mehal**aa** 5 ||

*Aasaa, Fifth Mehla:*

ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥

**jaa** th**oo**(n) **saahib** th**aa** bho **kaehaa** ho th**udhh** b**in** k**is** **saalaahee** ||

*Since You are my Lord and Master, what is there for me to fear? Other than You, who else should I praise?*

ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੁਜਾ ਨਾਹੀ ॥੧॥

**eak** th**oo**(n) th**aa** sabh k**ishh** h**ai** **mai** th**udhh** b**in** dh**oojaa** **naahee** ||1||

*You are the One and only, and so do all things exist; without You, there is nothing at all for me. ||1||*

ਬਾਬਾ ਬਿਖੁ ਦੇਖਿਆ ਸੰਸਾਰੁ ॥

**baabaa** b**ikh** dh**aekhiaa** sa(n)**saar** ||

*O Father, I have seen that the world is poison.*

ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥੧॥ ਰਹਾਉ ॥

**rakhiaa** karah**u** g**usaaee** **maerae** **mai** **naam** th**aeraa** **aadhhaar** ||1|| **rehaao** ||

*Save me, O Lord of the Universe! Your Name is my only Support. ||1||Pause||*

ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ ॥

**jaanehi** b**irathhaa** sabh**aa** man **kee** h**o** k**is** peh**i** **aakh** s**unaaeai** ||

*You know completely the condition of my mind; who else could I go to tell of it?*

ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥੨॥

**vin** **naavai** sabh jag bou**raaeiaa** **naam** mil**ai** s**ukh** p**aaeeai** ||2||

*Without the Naam, the Name of the Lord, the whole world has gone crazy; obtaining the Naam, it finds peace. ||2||*

ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥

**kiaa** keh**eeai** k**is** **aakh** s**unaaeai** j**i** keh**anaa** s**prabh** **jee** p**aaas** ||

*What shall I say? Unto whom shall I speak? What I have to say, I say to God.*

ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥੩॥

sabh kishh keethaa thaeraa varathai sadhaa sadhaa thaeree aas ||3||  
Everything which exists was created by You. You are my hope, forever and ever. ||3||

ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥

jae dhaei vaddiaaee thaa thaeree vaddiaaee eith outh thujhehi dhiaao ||  
If you bestow greatness, then it is Your greatness; here and hereafter, I meditate on You.

ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ ॥੪॥੧॥੪੬॥

naanak kae prabh sadhaa sukhadathae mai thaan thaeraa eik naao ||4||7||46||  
The Lord God of Nanak is forever the Giver of peace; Your Name is my only strength. ||4||7||46||

---

This Shabad is by Guru Arjan Dev Ji in Raag Saarang on Panna 1215

ਸਾਰਗ ਮਹਲਾ ੫ ॥

saarag mehalaa 5 ||  
Saarang, Fifth Mehl:

ਰਸਨਾ ਜਪਤੀ ਤੂਹੀ ਤੂਹੀ ॥

rasanaa japathee thoohee thoohee ||  
My tongue chants Your Name, Your Name.

ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥

maath garabh thum hee prathipaalak mrith ma(n)ddal eik thuee ||1|| rehaao ||  
In the mother's womb, You sustained me, and in this mortal world, You alone help me.  
||1||Pause||

ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥

thumehi pithaa thum hee fun maathaa thumehi meeth hith bhraathaa ||  
You are my Father, and You are my Mother; You are my Loving Friend and Sibling.

ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥

thum paravaar thumehi aadharaa thumehi jeeaa praanadhaathaa ||1||  
You are my Family, and You are my Support. You are the Giver of the Breath of Life. ||1||

ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥

thumehi khajeeanaa thumehi jareena thum hee maanik laalaa ||  
You are my Treasure, and You are my Wealth. You are my Gems and Jewels.

ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥

thumehi paarajaath gur thae paaee thoo naanak bhae nihaalaa ||2||33||56||  
You are the wish-fulfilling Elysian Tree. Nanak has found You through the Guru, and now he is enraptured. ||2||33||56||

This Shabad is by Guru Amar Daas Ji in Raag Raamkalee on Pannaa 917

ਰਾਮਕਲੀ ਮਹਲਾ ੩ ਅਨੰਦੁ

raamakalee mehalaa 3 ana(n)dhu  
Raamkalee, Third Mehla, Anand ~ The Song Of Bliss:

ੴ ਸਤਿਗੁਰ ਪ੍ਰਸਾਦਿ ॥

ik oa(n)kaar sathigur prasadh ||  
One Continuous God, Eternal, True, Divine Enlightener, Merciful, Guru's Grace.

ਅਨੰਦੁ ਭਇਆ ਮੇਰੀ ਮਾਏ ਸਤਿਗੁਰੁ ਮੈ ਪਾਇਆ ॥

ana(n)dh bhaeiaa maeree maeeae sathiguroo mai paaeiaa ||  
I am in ecstasy, O my mother, for I have found my True Guru.

ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥

sathigur th paaeiaa sehaj saethee man vajeeaa vaadhhaaeaa ||  
I have found the True Guru, with intuitive ease, and my mind vibrates with the music of bliss.

ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥

raag rathan paravaar pareeaa sabadh gaavan aaeaa ||  
The jewelled melodies and their related celestial harmonies have come to sing the Shabad, the Guru's Word.

ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥

sabadho th gaavahu haree kaeraa man jinee vasaeiaa ||  
The Lord dwells within the minds of those who sing the Shabad.

ਕਹੈ ਨਾਨਕੁ ਅਨੰਦੁ ਹੋਆ ਸਤਿਗੁਰੁ ਮੈ ਪਾਇਆ ॥੧॥

kehai naanak ana(n)dhu hooa sathiguroo mai paaeiaa ||1||  
Says Nanak, I am in ecstasy, for I have found my True Guru. ||1||

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥

ee man maeriaa thoo sadhaa rahu har naalae ||  
O my mind, remain always with the Lord.

ਹਰਿ ਨਾਲਿ ਰਹੁ ਤੂ ਮੰਨ ਮੇਰੇ ਦੁਖ ਸਭਿ ਵਿਸਾਰਣਾ ॥

har naal rahu thoo ma(n)n maerae dhookh sabh visaaranaa ||  
Remain always with the Lord, O my mind, and all sufferings will be forgotten.

ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥

a(n)geekaar ouhu karae thaeraa kaaraj sabh savaaranaa ||  
He will accept You as His own, and all your affairs will be perfectly arranged.

ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥

sabhanaa galaa samarathh suaamee so kio manahu visaarae ||  
Our Lord and Master is All-capable to do all things, so why forget Him from your mind?

ਕਹੈ ਨਾਨਕ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

keh*ai* *na*anak ma(n)n *ma*erae sadh*aa* rah*u* har *na*alae ||2||  
Says Nanak, O my mind, remain always with the Lord. ||2||

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥

*sa*achae *sa*ahibaa *ki*aa *na*ahee ghar th*a*era*i* ||  
O my True Lord and Master, what is there which is not in Your celestial home?

ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥

ghar th *th*aera*i* sabh kishh *h*ai *ji*s dh*ae*hi s *pa*aveae ||  
Everything is in Your home; they receive, unto whom You give.

ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥

sadh*aa* si*f*ath sala*ah* th*a*ee*ee* *na*am man vas*aa*veae ||  
Constantly singing Your Praises and Glories, Your Name is enshrined in the mind.

ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥

*na*am *ji*n *ka*i man vas*ia*a *va*ajae sabadh ghan*a*erae ||  
The divine melody of the Shabad vibrates for those, within whose minds the Naam abides.

ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

keh*ai* *na*anak sach*ae* *sa*ahib *ki*aa *na*ahee ghar th*a*era*i* ||3||  
Says Nanak, O my True Lord and Master, what is there which is not in Your home? ||3||

ਸਾਚਾ ਨਾਮੁ ਮੇਰਾ ਆਧਾਰੋ ॥

*sa*achaa *na*am *ma*eraa *aa*dhh*aa*ro ||  
The True Name is my only support.

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥

*sa*ach *na*am adh*ha*ar *ma*eraa *ji*n bh*u*kh*aa* sabh gav*aa*eeaa ||  
The True Name is my only support; it satisfies all hunger.

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥

kar *sa*(n)th *su*kh man *aa*e vas*ia*a *ji*n eish*ha*a sabh pu*ja*aeaa ||  
It has brought peace and tranquility to my mind; it has fulfilled all my desires.

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

sadh*aa* kurab*aa*n *ke*eth*aa* *gu*roo vi*tt*ah*u* *ji*s dh*ee*aa *ea*hi vadd*ia*aeaa ||  
I am forever a sacrifice to the Guru, who possesses such glorious greatness.

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥

keh*ai* *na*anak *su*nah*u* sa(n)th*ah*u sabadh dhharah*u* *pi*aaro ||  
Says Nanak, listen, O devotees; enshrine love for the Shabad.

ਸਾਚਾ ਨਾਮੁ ਮੇਰਾ ਆਧਾਰੋ ॥੪॥

*sa*achaa *na*am *ma*eraa *aa*dhh*aa*ro ||4||

*The True Name is my only support. ||4||*

**ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥**

vaajae pa(n)ch sabadh thiith ghar sabhaagai ||  
*The Panch Shabad, the five primal sounds, vibrate in that blessed house.*

**ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥**

ghar sabhaagai sabadh vaajae kalaa jiith ghar dhhaareeaa ||  
*In that blessed house, the Shabad vibrates; He infuses His almighty power into it.*

**ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥**

pa(n)ch dhooth thudhh vas keethae kaal ka(n)ttak maariaa ||  
*Through You, we subdue the five demons of desire, and slay Death, the torturer.*

**ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥**

dhhur karam paaeiaa thudhh jin ko s naam har kai laagae ||  
*Those who have such pre-ordained destiny are attached to the Lord's Name.*

**ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥**

keh ai naanak theh sukh hooa thiith ghar anehadh vaajae ||5||  
*Says Nanak, they are at peace, and the unstruck sound current vibrates within their homes. ||5||*

**ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥**

anadh sunahu vaddabhaageeho sagal manorathh poorae ||  
*Listen to the song of bliss, O most fortunate ones; all your longings shall be fulfilled.*

**ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥**

paarabraham prabh paaeiaa outharae sagal visoorae ||  
*I have obtained the Supreme Lord God, and all sorrows have been forgotten.*

**ਦੁਖੁ ਰੋਗੁ ਸੰਤਾਪੁ ਉਤਰੇ ਸੁਣੀ ਸਚੀ ਬਾਣੀ ॥**

dhookh rog sa(n)thap outharae sunee sachee baanee ||  
*Pain, illness and suffering have departed, listening to the True Bani.*

**ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥**

sa(n)th saajan bhae sarasae poorae gur thae jaanee ||  
*The devotees and their friends are in ecstasy, knowing the Perfect Guru.*

**ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥**

sunathae puneeeth kehathae pavith sathigur rehiaa bharapoorae ||  
*Pure are the listeners, and pure are the speakers; the True Guru is all-pervading and permeating.*

**ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥**

binava(n)th naanak gur charan laagae vaajae anehadh thoorae ||40||1||  
*Prays Nanak, touching the Guru's Feet, the unstruck sound current of the celestial bugles vibrates and resounds. ||40||1||*

This Shabad is by Guru Nanak Dev Ji in Jap on Pannaa 8

ਸਲੋਕੁ ॥

salok ||  
Salok:

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥

pavan guroo paanee pithaa maathaa dhharath mehath ||  
The Divine Word spoken, is the Guru; In this Great Divine School, water is the father, and the planet earth is the great mother of all.

ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥

dhivas raath dhue dhaaee dhaaeiaa khaelai sagal jagath ||  
Day and night are the two care providers, under whose supervision all the world plays.

ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥

cha(n)giaaeaa buriaaeaa vaachai dharam hadhoo ||  
The good and bad deeds of all worldly beings are continuously discussed in the presence of the Righteous Judge.

ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥

karamee aapo aapanee kae naerrai kae dhoo ||  
According to their own actions, some are drawn closer, and some are driven farther away from their Ultimate Goal - God.

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥

jinee naam dhhaeiaa geae masakath ghaal ||  
Those who perform devotional worship of Naam during their lifetimes, proceed on, having strived successfully in their mission.

ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

naanak thae mukh ujalae kaethee shhuttee naal ||1||  
O Nanak, their faces are radiant in the Court of the Lord; and many, inspired by their actions, are saved along with them! ||1||